

ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ  
ਮੇਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥ ੧॥  
ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਉਭਾ ਕਰਿਆ ॥ ਕਹੁ ਕਬੀਰ ਜਨ ਜਾਨਿਆ ॥ ਜਉ  
ਜਾਨਿਆ ਤਉ ਮਨੁ ਮਾਨਿਆ ॥੨॥੧੦॥ {ਪੰਨਾ 656}

ਪਦਅਰਥ:- ਸੰਤਹੁ—ਹੇ ਸੰਤ ਜਨੋ! ਮਨ ਪਵਨੈ—ਮਨ ਪਵਨ ਨੂੰ, ਪਉਣ ਵਰਗੇ ਚੰਚਲ ਮਨ ਨੂੰ, ਇਸ ਮਨ ਨੂੰ ਜੋ  
ਪਹਿਲਾਂ ਪਉਣ ਵਰਗਾ ਚੰਚਲ ਸੀ, ਇਸ ਮਨ ਨੂੰ ਜੋ ਪਹਿਲਾਂ ਕਦੇ ਇੱਕ ਥਾਂ ਟਿਕਦਾ ਹੀ ਨਹੀਂ ਸੀ। ਜੋਗੁ  
ਪਰਾਪਤਿ—ਪਰਾਪਤਿ ਜੋਗੁ, ਹਾਸਲ ਕਰਨ ਜੋਗਾ {ਨੋਟ:- ਕਈ ਸੱਜਣਾਂ ਨੇ ਇਸ ਦਾ ਅਰਥ ਕੀਤਾ ਹੈ—“ਜੋਗ ਦੀ  
ਪ੍ਰਾਪਤੀ ਹੋ ਗਈ ਹੈ”। ਪਰ ਲਫਜ਼ ‘ਜੋਗੁ’ ਦੇ ਅੰਤ ਵਿਚ (ੁ) ਹੈ, ਇਸ ਦਾ ਅਰਥ “ਜੋਗ ਦੀ” ਨਹੀਂ ਹੋ ਸਕਦਾ।  
ਜਿਵੇਂ ‘ਗੁਰ ਪਰਸਾਦੁ ਕਰੈ’, ਇੱਥੇ ਲਫਜ਼ ‘ਗੁਰੁ’ ਦਾ ਅਰਥ ‘ਗੁਰ ਦਾ’ ਨਹੀਂ ਹੋ ਸਕਦਾ; ਹਾਂ, ‘ਗੁਰ ਪ੍ਰਸਾਦਿ’ ਵਿਚ  
ਲਫਜ਼ ‘ਗੁਰ’ ਦਾ ਅਰਥ ‘ਗੁਰ ਦੀ’ ਹੋਵੇਗਾ}। ਕਿਛੁ—ਕੁਝ ਥੋੜਾ ਬਹੁਤ। ਜੋਗੁ ਪਰਾਪਤਿ ਗਨਿਆ—ਇਹ ਮਨ  
ਹਾਸਲ ਕਰਨ ਜੋਗਾ ਗਿਣਿਆ ਜਾ ਸਕਦਾ ਹੈ, ਇਹ ਮਨ ਹੁਣ ਪ੍ਰਭੂ ਦਾ ਮਿਲਾਪ ਹਾਸਲ ਕਰਨ ਜੋਗਾ ਸਮਝਿਆ ਜਾ  
ਸਕਦਾ ਹੈ {ਨੋਟ:- ਆਪਣੇ ਕਿਸੇ ਬਣਾਏ ਹੋਏ ਖਿਆਲ ਅਨੁਸਾਰ ਕਬੀਰ ਜੀ ਦੀ ਬਾਣੀ ਵਿਚ ਵਰਤੇ ਹੋਏ ਲਫਜ਼  
‘ਜੋਗ’ ਨੂੰ ਹਰ ਥਾਂ ‘ਜੋਗ-ਸਾਧਨ’ ਵਿਚ ਵਰਤਿਆ ਸਮਝ ਲੈਣਾ ਠੀਕ ਨਹੀਂ ਹੈ। ਸ਼ਬਦ ਵਿਚ ਜੋ ਲਫਜ਼ ਜਿਸ ਸ਼ਕਲ  
ਵਿਚ ਵਰਤੇ ਹੋਏ ਹਨ, ਉਹਨਾਂ ਨੂੰ ਨਿਰਪੱਖ ਹੋ ਕੇ ਸਮਝਣ ਦਾ ਜਤਨ ਕਰੀਏ। ਭਗਤ ਕਬੀਰ ਜੀ ਆਦਿਕ ਨਿਰੇ  
ਬੰਦਗੀ ਵਾਲੇ ਮਹਾਂਪੁਰਖ ਨਹੀਂ ਸਨ, ਉਹ ਉੱਚੇ ਦਰਜੇ ਦੇ ਕਵੀ ਭੀ ਸਨ। ਇਹਨਾਂ ਦੀ ‘ਰੱਬੀ ਕਵਿਤਾ’ ਸਹੀ  
ਤਰੀਕੇ ਨਾਲ ਸਮਝਣ ਲਈ ਇਹਨਾਂ ਦੇ ਹਰੇਕ ਲਫਜ਼ ਨੂੰ ਗੁਰੂ ਨਾਲ ਵੇਖ ਕੇ ਸਮਝਣ ਦੀ ਲੋੜ ਹੈ}। ਰਹਾਉ।

ਗੁਰਿ—ਗੁਰੂ ਨੇ। ਮੇਰੀ—ਕਮਜ਼ੋਰੀ। ਜਿਤੁ—ਜਿਸ ਕਮਜ਼ੋਰੀ ਦੀ ਰਾਹੀਂ। ਮਿਰਗ—ਕਾਮਾਦਿਕ ਪਸ਼ੂ। ਚੋਰੀ—  
ਚੁਪ-ਕੀਤੇ, ਅਡੋਲ ਹੀ, ਪਤਾ ਦੇਣ ਤੋਂ ਬਿਨਾ ਹੀ। ਮੂੰਦਿ ਲੀਏ—ਬੰਦ ਕਰ ਦਿੱਤੇ ਹਨ। ਦਰਵਾਜੇ—ਸਰੀਰਕ ਇੰਦ੍ਰੇ,  
ਜਿਨ੍ਹਾਂ ਦੀ ਰਾਹੀਂ ਕਾਮਾਦਿਕ ਵਿਕਾਰ ਸਰੀਰ ਉੱਤੇ ਹੱਲਾ ਕਰਦੇ ਹਨ। ਅਨਹਦ—ਇੱਕ-ਰਸ। ਬਾਜੀਅਲੇ—  
ਵੱਜਣ ਲੱਗ ਪਏ ਹਨ। {ਨੋਟ:- ਗੁਰੂ ਦੇ ਹਿਦਾਇਤ ਕਰਨ ਤੋਂ ਪਹਿਲਾਂ, ਇੱਕ ਤਾਂ ਗਿਆਨ-ਇੰਦ੍ਰੇ ਖੁਲ੍ਹੇ ਰਹਿੰਦੇ ਸਨ  
ਤੇ ਕਾਮਾਦਿਕ ਇਹਨਾਂ ਦੀ ਰਾਹੀਂ ਅੰਦਰ ਲੰਘ ਆਉਂਦੇ ਸਨ; ਦੂਜੇ ਅੰਦਰ ਮਨ ਵੀ ਬਾਹਰਲੀਆਂ ਉਕਸਾਹਟਾਂ  
ਲਈ ਤਿਆਰ ਰਹਿੰਦਾ ਸੀ। ਹੁਣ, ਗੁਰੂ ਦੀ ਸਹਾਇਤਾ ਨਾਲ ਗਿਆਨ-ਇੰਦ੍ਰੇ ਪਰਾਇਆ ਰੂਪ ਨਿੰਦਿਆ ਆਦਿਕ ਨੂੰ  
ਸ੍ਰੀਕਾਰ ਕਰਨ ਵਲੋਂ ਰੋਕ ਲਏ ਗਏ ਹਨ; ਦੂਜੇ, ਪ੍ਰਭੂ ਦੀ ਸਿਫਤਿ-ਸਾਲਾਹ ਰੂਪ ਵਾਜੇ ਇਤਨੇ ਜ਼ੋਰ ਨਾਲ ਵੱਜ ਰਹੇ  
ਹਨ ਕਿ ਅੰਦਰ ਬੈਠੇ ਮਨ ਨੂੰ ਬਾਹਰੋਂ ਕਾਮਾਦਿਕਾਂ ਦਾ ਖੜਾਕ ਸੁਣਾਈ ਹੀ ਨਹੀਂ ਦੇਂਦਾ}।1।

ਕੁੰਭ—ਹਿਰਦਾ-ਰੂਪ ਘੜਾ। ਜਲਿ—ਵਿਕਾਰ-ਰੂਪ ਪਾਣੀ ਨਾਲ। ਮੇਟਿਆ—ਡੋਲ੍ਹ ਦਿੱਤਾ ਹੈ। ਉਭਾ—ਉੱਚਾ,  
ਸਿੱਧਾ। ਜਾਨਿਆ—ਜਾਣ ਲਿਆ ਹੈ, ਪ੍ਰਭੂ ਨਾਲ ਜਾਣ-ਪਛਾਣ ਕਰ ਲਈ ਹੈ। ਮਾਨਿਆ—ਪਤੀਜ ਗਿਆ ਹੈ।2।

ਅਰਥ:- ਹੇ ਸੰਤ ਜਨੋ! (ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁਖ ਮਿਲ ਗਿਆ ਹੈ, (ਹੁਣ ਇਹ ਮਨ ਪ੍ਰਭੂ  
ਦਾ ਮਿਲਾਪ) ਹਾਸਲ ਕਰਨ ਜੋਗਾ ਥੋੜਾ ਬਹੁਤ ਸਮਝਿਆ ਜਾ ਸਕਦਾ ਹੈ। ਰਹਾਉ।

(ਕਿਉਂਕਿ) ਸਤਿਗੁਰੂ ਨੇ (ਮੈਨੂੰ ਮੇਰੀ ਉਹ) ਕਮਜ਼ੋਰੀ ਵਿਖਾ ਦਿੱਤੀ ਹੈ ਜਿਸ ਕਰਕੇ (ਕਾਮਾਦਿਕ) ਪਸ਼ੂ ਅਡੋਲ ਹੀ  
(ਮੈਨੂੰ) ਆ ਦਬਾਉਂਦੇ ਸਨ; (ਸੇ, ਮੈਂ ਗੁਰੂ ਦੀ ਮਿਹਰ ਨਾਲ ਸਰੀਰ ਦੇ) ਦਰਵਾਜ਼ੇ (ਗਿਆਨ-ਇੰਦ੍ਰੇ: ਪਰ ਨਿੰਦਾ, ਪਰ  
ਤਨ, ਪਰ ਧਨ ਆਦਿਕ ਵਲੋਂ) ਬੰਦ ਕਰ ਲਏ ਹਨ ਤੇ (ਮੇਰੇ ਅੰਦਰ ਪ੍ਰਭੂ ਦੀ ਸਿਫਤਿ-ਸਾਲਾਹ ਦੇ) ਵਾਜੇ ਇੱਕ-ਰਸ  
ਵੱਜਣ ਲੱਗ ਪਏ ਹਨ।1।

(ਮੇਰਾ) ਹਿਰਦਾ-ਕਮਲ ਰੂਪ ਘੜਾ (ਪਹਿਲਾਂ ਵਿਕਾਰਾਂ ਦੇ) ਪਾਣੀ ਨਾਲ ਭਰਿਆ ਹੋਇਆ ਸੀ, (ਹੁਣ ਗੁਰੂ ਦੀ  
ਬਰਕਤਿ ਨਾਲ ਮੈਂ ਉਹ) ਪਾਣੀ ਡੋਲ੍ਹ ਦਿੱਤਾ ਹੈ ਤੇ (ਹਿਰਦੇ ਨੂੰ) ਉੱਚਾ ਕਰ ਦਿੱਤਾ ਹੈ। ਹੇ ਦਾਸ ਕਬੀਰ! (ਹੁਣ)

ਆਖ—ਮੈਂ (ਪ੍ਰਭੂ ਨਾਲ) ਜਾਣ-ਪਛਾਣ ਕਰ ਲਈ ਹੈ, ਤੇ ਜਦੋਂ ਤੋਂ ਇਹ ਸਾਂਝ ਪਾਈ ਹੈ, ਮੇਰਾ ਮਨ (ਉਸ ਪ੍ਰਭੂ ਵਿਚ ਹੀ) ਗਿੱਝ ਗਿਆ ਹੈ।2।10।

ਸ਼ਬਦ ਦਾ ਭਾਵ:- ਜਦੋਂ ਗੁਰੂ ਮਨੁੱਖ ਨੂੰ ਸਮਝਾ ਦੇਂਦਾ ਹੈ ਕਿ ਵਿਕਾਰ ਕਿਵੇਂ ਹੱਲਾ ਆ ਕਰਦੇ ਹਨ, ਤੇ ਜਦੋਂ ਸਿਮਰਨ ਦੀ ਸਹਾਇਤਾ ਨਾਲ ਮਨੁੱਖ ਉਹਨਾਂ ਹੱਲਿਆਂ ਤੋਂ ਬਚਾਉ ਕਰ ਲੈਂਦਾ ਹੈ, ਤਾਂ ਮਨ ਚੰਚਲਤਾ ਵਲੋਂ ਹਟ ਕੇ ਆਤਮਕ ਸੁਖ ਵਿਚ ਟਿਕ ਜਾਂਦਾ ਹੈ।10।